



## COVID-19 ਦੀ ਜਾਂਚ ਅਤੇ ਇਸਦਾ ਇਲਾਜ

ਭਾਵੇਂ ਕਿ ਜੇ ਤੁਹਾਡੇ ਕੋਲ ਵੀਜ਼ਾ ਨਹੀਂ ਵੀ ਹੈ, ਜਾਂ ਤੁਹਾਨੂੰ ਆਪਣੇ ਵੀਜ਼ੇ ਦੀ ਸਥਿਤੀ ਬਾਰੇ ਪੱਕਾ ਯਕੀਨ ਨਹੀਂ ਹੈ, ਤੁਹਾਨੂੰ ਜਨਤਕ ਸਿਹਤ ਨਿਰਦੇਸ਼ਾਂ ਦੀ ਪਾਲਣਾ ਲਾਜ਼ਮੀ ਕਰਨੀ ਚਾਹੀਦੀ ਹੈ। ਜੇ ਤੁਸੀਂ ਬਿਮਾਰ ਮਹਿਸੂਸ ਕਰ ਰਹੇ ਹੋ, ਡਾਕਟਰੀ ਇਲਾਜ ਕਰਵਾਓ ਅਤੇ COVID-19 ਵਾਸਤੇ ਜਾਂਚ ਕਰਵਾਓ।

ਰਾਜ ਅਤੇ ਕੇਂਦਰੀ ਪ੍ਰਦੇਸ਼ ਦੀਆਂ ਸਰਕਾਰਾਂ COVID-19 ਦੀ ਮੁਫਤ ਜਾਂਚ ਅਤੇ ਇਲਾਜ ਦੀ ਪੇਸ਼ਕਸ਼ ਕਰ ਰਹੀਆਂ ਹਨ।

- [ਆਸਟ੍ਰੇਲੀਅਨ ਕੈਪੀਟਲ ਟੈਰੀਟਰੀ](#)
- [ਨਿਊ ਸਾਊਥ ਵੇਲਜ਼](#)
- [ਨੌਰਦਰਨ ਟੈਰੀਟਰੀ](#)
- [ਕਵਿੰਜ਼ਲੈਂਡ](#)
- [ਸਾਊਥ ਆਸਟ੍ਰੇਲੀਆ](#)
- [ਤਸਮਾਨੀਆ](#)
- [ਵਿਕਟੋਰੀਆ](#)
- [ਵੈਸਟਰਨ ਆਸਟ੍ਰੇਲੀਆ](#)

### ਵਿਕਟੋਰੀਆ ਵਿੱਚ ਪ੍ਰਵਾਸ ਸਬੰਧੀ ਡਾਕਟਰੀ ਜਾਂਚਾਂ (Immigration Medical Examinations)

COVID-19 ਦੀਆਂ ਹੋਰ ਪਾਬੰਦੀਆਂ ਦੇ ਕਰਕੇ, ਵਿਕਟੋਰੀਆ ਵਿੱਚ ਸਾਰੀਆਂ ਪ੍ਰਵਾਸ ਡਾਕਟਰੀ ਜਾਂਚਾਂ ਆਰਜ਼ੀ ਤੌਰ ਤੇ ਬੰਦ ਹੋ ਗਈਆਂ ਹਨ। ਇਸ ਦੀ ਸਮੀਖਿਆ [ਜਨਤਕ ਸਿਹਤ](#) ਦੇ ਅਗਲੇਰੇ ਐਲਾਨਾਂ ਦੇ ਅਨੁਸਾਰ ਕੀਤੀ ਜਾਵੇਗੀ।

## ਮੇਰੇ ਕੋਲ ਸਪੈਸ਼ਲ ਕੈਟੇਗਰੀ ਵੀਜ਼ਾ ਹੈ

ਨਿਊਜ਼ੀਲੈਂਡ ਵਾਸੀਆਂ ਅਤੇ ਆਸਟ੍ਰੇਲੀਆ ਵਾਸੀਆਂ ਦੇ ਵਿੱਚਕਾਰ ਇਹ ਪ੍ਰਬੰਧ ਹਨ ਜਿਸ ਕਰਕੇ ਅਸੀਂ ਇਕ ਦੂਸਰੇ ਦੇ ਦੇਸ਼ ਵਿੱਚ ਰਹਿ ਸਕਦੇ ਅਤੇ ਕੰਮ ਕਰ ਸਕਦੇ ਹਾਂ।

### ਕੀ ਮੈਂ ਆਸਟ੍ਰੇਲੀਆ ਵਿੱਚ ਸਹਾਇਤਾ ਤੱਕ ਪਹੁੰਚ ਕਰਨ ਦੇ ਯੋਗ ਹਾਂ?

ਜੇ ਤੁਸੀਂ ਨਿਊਜ਼ੀਲੈਂਡ ਦੇ ਸੁਰੱਖਿਅਤ SCV ਨਾਗਰਿਕ ਹੋ ਅਤੇ ਯੋਗਤਾ ਦੀਆਂ ਦੂਸਰੀਆਂ ਜ਼ਰੂਰਤਾਂ ਪੂਰੀਆਂ ਕਰਦੇ ਹੋ, ਤੁਸੀਂ Job Seeker ਅਤੇ Job Keeper ਭੁਗਤਾਨਾਂ ਸਮੇਤ ਭਲਾਈ ਦੇ ਸਾਰੇ ਭੁਗਤਾਨਾਂ ਦੇ ਯੋਗ ਹੋਵੋਗੇ।

ਜੇ ਤੁਸੀਂ ਨਿਊਜ਼ੀਲੈਂਡ ਦੇ ਸੁਰੱਖਿਅਤ SCV ਨਾਗਰਿਕ ਨਹੀਂ ਹੋ ਅਤੇ ਤੁਹਾਡੇ ਕੋਲ TY444 ਵੀਜ਼ਾ ਹੈ, ਤੁਸੀਂ ਅਜੇ ਵੀ ਆਪਣੇ ਰੁਜ਼ਗਾਰਦਾਤੇ ਦੇ ਰਾਹੀਂ Job Keeper ਭੁਗਤਾਨਾਂ ਦੇ ਯੋਗ ਹੋਵੋਗੇ।

### ਨਿਊਜ਼ੀਲੈਂਡ ਦਾ ਸੁਰੱਖਿਅਤ ਨਾਗਰਿਕ ਕੀ ਹੁੰਦਾ ਹੈ?

ਨਿਊਜ਼ੀਲੈਂਡ ਦਾ ਸੁਰੱਖਿਅਤ SCV ਨਾਗਰਿਕ ਉਹ ਵਿਅਕਤੀ ਹੈ ਜੋ ਹੇਠ ਲਿਖੇ ਸਮੂਹਾਂ ਵਿੱਚੋਂ ਕਿਸੇ ਇਕ ਵਿੱਚ ਸ਼ਾਮਲ ਹੈ:

- 26 ਫਰਵਰੀ 2001 ਨੂੰ ਆਸਟ੍ਰੇਲੀਆ ਵਿੱਚ ਸੀ
- ਇਸ ਤਰੀਕ ਤੋਂ ਤੁਰੰਤ 2 ਸਾਲ ਪਹਿਲਾਂ ਦੇ ਸਮੇਂ ਦੌਰਾਨ 12 ਮਹੀਨਿਆਂ ਲਈ ਆਸਟ੍ਰੇਲੀਆ ਵਿੱਚ ਸੀ
- ਜਿਸ ਦਾ 26 ਫਰਵਰੀ 2004 ਤੋਂ ਪਹਿਲਾਂ ਸਰਵਿਸਜ਼ ਆਸਟ੍ਰੇਲੀਆ ਦੁਆਰਾ ਸੁਰੱਖਿਅਤ SCV ਵਜੋਂ ਮੁਲਾਂਕਣ ਕੀਤਾ ਗਿਆ ਸੀ।

ਸੁਰੱਖਿਅਤ SCV ਧਾਰਕਾਂ ਬਾਰੇ ਵਧੇਰੇ ਜਾਣਕਾਰੀ ਅਤੇ ਸਲਾਹ ਇੱਥੇ ਲੱਭੀ ਜਾ ਸਕਦੀ ਹੈ [ਸਰਵਿਸਜ਼ ਆਸਟ੍ਰੇਲੀਆ ਦੀ ਵੈਬਸਾਈਟ](#)।